

ਜੋਇ ਖਸਮੁ ਹੈ ਜਾਇਆ ॥

The wife gives birth to her husband.

ਪੂਤਿ ਬਾਪੁ ਖੇਲਾਇਆ ॥

The son leads his father in play.

ਬਿਨੁ ਸ੍ਰਵਣਾ ਖੀਰੁ ਪਿਲਾਇਆ ॥੧॥

Without breasts, the mother nurses her baby. ||1||

ਦੇਖਹੁ ਲੋਗਾ ਕਲਿ ਕੋ ਭਾਉ ॥

Behold, people! This is how it is in the Dark Age of Kali Yuga.

ਸੁਤਿ ਮੁਕਲਾਈ ਅਪਨੀ ਮਾਉ ॥੧॥ ਰਹਾਉ ॥

The son marries his mother. ||1||Pause||

ਪਗਾ ਬਿਨੁ ਹੁਰੀਆ ਮਾਰਤਾ ॥

Without feet, the mortal jumps.

ਬਦਨੈ ਬਿਨੁ ਖਿਰ ਖਿਰ ਹਾਸਤਾ ॥

Without a mouth, he bursts into laughter.

ਨਿਦ੍ਰਾ ਬਿਨੁ ਨਰੁ ਪੈ ਸੋਵੈ ॥

Without feeling sleepy, he lays down and sleeps.

ਬਿਨੁ ਬਾਸਨ ਖੀਰੁ ਬਿਲੋਵੈ ॥੨॥

Without a churn, the milk is churned. ||2||

ਬਿਨੁ ਅਸਥਨ ਗਊ ਲਵੇਰੀ ॥

Without udders, the cow gives milk.

ਪੈਡੇ ਬਿਨੁ ਬਾਟ ਘਨੇਰੀ ॥

Without travelling, a long journey is made.

ਬਿਨੁ ਸਤਿਗੁਰ ਬਾਟ ਨ ਪਾਈ ॥

Without the True Guru, the path is not found.

ਕਹੁ ਕਬੀਰ ਸਮਝਾਈ ॥੩॥੩॥

Says Kabeer, see this, and understand. ||3||3||